

Sri Guru Granth Sahib

Displaying 550 of

ਕਾਮੁ ਕ੍ਰੋਧੁ ਲੋਭੁ ਅੰਤਰਿ ਸਬਲਾ ਨਿਤ ਧੰਧਾ ਕਰਤ ਵਿਹਾਏ ॥

Kaam Krodhh Lobh Anthar Sabalaa Nith Dhhandhhaa Karath Vihaaeae ||

Sexual desire, anger and greed are so powerful within him; he passes his life constantly entangled in worldly affairs.

ਬਿਹਾਗੜਾ ਵਾਰ (ਮਃ ੪) (੪) ਸ. (੩) ੨:੫ - ਗੁਰੂ ਗ੍ਰੰਥ ਸਾਹਿਬ: ਅੰਗ ੫੫੦ ਪੰ. ੧

Raag Bihaagrhaa Guru Amar Das

ਚਰਣ ਕਰ ਦੇਖਤ ਸੁਣਿ ਥਕੇ ਦਿਹ ਮੁਕੇ ਨੇੜੈ ਆਏ ॥

Charan Kar Dhaekhath Sun Thhakae Dhih Mukae Naerrai Aaeae ||

His feet, hands, eyes and ears are exhausted; his days are numbered, and his death is immanent.

ਬਿਹਾਗੜਾ ਵਾਰ (ਮਃ ੪) (੪) ਸ. (੩) ੨:੬ - ਗੁਰੂ ਗ੍ਰੰਥ ਸਾਹਿਬ: ਅੰਗ ੫੫੦ ਪੰ. ੨

Raag Bihaagrhaa Guru Amar Das

ਸਚਾ ਨਾਮੁ ਨ ਲਗੋ ਮੀਠਾ ਜਿਤੁ ਨਾਮਿ ਨਵ ਨਿਧਿ ਪਾਏ ॥

Sachaa Naam N Lago Meethaa Jith Naam Nav Nidhh Paeaeae ||

The True Name does not seem sweet to him - the Name by which the nine treasures are obtained.

ਬਿਹਾਗੜਾ ਵਾਰ (ਮਃ ੪) (੪) ਸ. (੩) ੨:੭ - ਗੁਰੂ ਗ੍ਰੰਥ ਸਾਹਿਬ: ਅੰਗ ੫੫੦ ਪੰ. ੨

Raag Bihaagrhaa Guru Amar Das

ਜੀਵਤੁ ਮਰੈ ਮਰੈ ਫੁਨਿ ਜੀਵੈ ਤਾਂ ਮੋਖੰਤਰੁ ਪਾਏ ॥

Jeevath Marai Marai Fun Jeevai Thaan Mokhanthar Paeaeae ||

But if he remains dead while yet alive, then by so dying, he truly lives; thus, he attains liberation.

ਬਿਹਾਗੜਾ ਵਾਰ (ਮਃ ੪) (੪) ਸ. (੩) ੨:੮ - ਗੁਰੂ ਗ੍ਰੰਥ ਸਾਹਿਬ: ਅੰਗ ੫੫੦ ਪੰ. ੩

Raag Bihaagrhaa Guru Amar Das

ਪੁਰਿ ਕਰਮੁ ਨ ਪਾਇਓ ਪਰਾਣੀ ਵਿਣੁ ਕਰਮਾ ਕਿਆ ਪਾਏ ॥

Dhhur Karam N Paeaiou Paraanee Vin Karamaa Kiaa Paeaeae ||

But if he is not blessed with such pre-ordained karma, then without this karma, what can he obtain?

ਬਿਹਾਗੜਾ ਵਾਰ (ਮਃ ੪) (੪) ਸ. (੩) ੨:੯ - ਗੁਰੂ ਗ੍ਰੰਥ ਸਾਹਿਬ: ਅੰਗ ੫੫੦ ਪੰ. ੩

Raag Bihaagrhaa Guru Amar Das

ਗੁਰ ਕਾ ਸਬਦੁ ਸਮਾਲਿ ਤੂ ਮੂੜੇ ਗਤਿ ਮਤਿ ਸਬਦੇ ਪਾਏ ॥

Gur Kaa Sabadh Samaal Thoo Moorrae Gath Math Sabadhae Paeaeae ||

Meditate in remembrance on the Word of the Guru's Shabad, you fool; through the Shabad, you shall obtain salvation and wisdom.

ਬਿਹਾਗੜਾ ਵਾਰ (ਮਃ ੪) (੪) ਸ. (੩) ੨:੧੦ - ਗੁਰੂ ਗ੍ਰੰਥ ਸਾਹਿਬ : ਅੰਗ ੫੫੦ ਪੰ. ੪
Raag Bihaagrhaa Guru Amar Das

ਨਾਨਕ ਸਤਿਗੁਰੁ ਤਦ ਹੀ ਪਾਏ ਜਾਂ ਵਿਚਹੁ ਆਪੁ ਗਵਾਏ ॥੨॥

Naanak Sathigur Thadh Hee Paaeae Jaan Vichahu Aap Gavaaeae ||2||

O Nanak, he alone finds the True Guru, who eliminates self-conceit from within. ||2||

ਬਿਹਾਗੜਾ ਵਾਰ (ਮਃ ੪) (੪) ਸ. (੩) ੨:੧੧ - ਗੁਰੂ ਗ੍ਰੰਥ ਸਾਹਿਬ : ਅੰਗ ੫੫੦ ਪੰ. ੪
Raag Bihaagrhaa Guru Amar Das

ਪਉੜੀ ॥

Pourree ||

Pauree:

ਬਿਹਾਗੜੇ ਕੀ ਵਾਰ: (ਮਃ ੪) ਗੁਰੂ ਗ੍ਰੰਥ ਸਾਹਿਬ ਅੰਗ ੫੫੦

ਜਿਸ ਦੈ ਚਿਤਿ ਵਸਿਆ ਮੇਰਾ ਸੁਆਮੀ ਤਿਸ ਨੋ ਕਿਉ ਅੰਦੇਸਾ ਕਿਸੈ ਗਲੈ ਦਾ ਲੋੜੀਐ ॥

Jis Dhai Chith Vasiaa Maeraa Suaamee This No Kio Andhaesaa Kisai Galai Dhaa Lorreeai ||

One whose consciousness is filled with my Lord Master - why should he feel anxious about anything?

ਬਿਹਾਗੜਾ ਵਾਰ (ਮਃ ੪) ੪:੧ - ਗੁਰੂ ਗ੍ਰੰਥ ਸਾਹਿਬ : ਅੰਗ ੫੫੦ ਪੰ. ੫
Raag Bihaagrhaa Guru Amar Das

ਹਰਿ ਸੁਖਦਾਤਾ ਸਭਨਾ ਗਲਾ ਕਾ ਤਿਸ ਨੋ ਧਿਆਇਦਿਆ ਕਿਵ ਨਿਮਖ ਘੜੀ ਮੁਹੁ ਮੋੜੀਐ ॥

Har Sukhadhaathaa Sabhanaa Galaa Kaa This No Dhhiaaeidhiaa Kiv Nimakh Gharree Muhu Morreeai ||

The Lord is the Giver of Peace, the Lord of all things; why would we turn our faces away from His meditation, even for a moment, or an instant?

ਬਿਹਾਗੜਾ ਵਾਰ (ਮਃ ੪) ੪:੨ - ਗੁਰੂ ਗ੍ਰੰਥ ਸਾਹਿਬ : ਅੰਗ ੫੫੦ ਪੰ. ੬
Raag Bihaagrhaa Guru Amar Das

ਜਿਨਿ ਹਰਿ ਧਿਆਇਆ ਤਿਸ ਨੋ ਸਰਬ ਕਲਿਆਣ ਹੋਏ ਨਿਤ ਸੰਤ ਜਨਾ ਕੀ ਸੰਗਤਿ ਜਾਇ ਬਹੀਐ ਮੁਹੁ ਜੋੜੀਐ ॥

Jin Har Dhhiaaeiaa This No Sarab Kaliaan Hoeae Nith Santh Janaa Kee Sangath Jaae Beheeai Muhu Jorreeai ||

One who meditates on the Lord obtains all pleasures and comforts; let us go each and every day, to sit in the Saints' Society.

ਬਿਹਾਗੜਾ ਵਾਰ (ਮਃ ੪) ੪:੩ - ਗੁਰੂ ਗ੍ਰੰਥ ਸਾਹਿਬ : ਅੰਗ ੫੫੦ ਪੰ. ੬
Raag Bihaagrhaa Guru Amar Das

ਸਭਿ ਦੁਖ ਭੁਖ ਰੋਗ ਗਏ ਹਰਿ ਸੇਵਕ ਕੇ ਸਭਿ ਜਨ ਕੇ ਬੰਧਨ ਤੋੜੀਐ ॥

Sabh Dhukh Bhukh Rog Geae Har Saevak Kae Sabh Jan Kae Bandhhan Thorreeai ||

All the pain, hunger, and disease of the Lord's servant are eradicated; the bonds of the humble beings are torn away.

ਬਿਹਾਗੜਾ ਵਾਰ (ਮਃ ੪) ੪:੪ - ਗੁਰੂ ਗ੍ਰੰਥ ਸਾਹਿਬ : ਅੰਗ ੫੫੦ ਪੰ. ੭

Raag Bihaagrhaa Guru Amar Das

ਹਰਿ ਕਿਰਪਾ ਤੇ ਹੋਆ ਹਰਿ ਭਗਤੁ ਹਰਿ ਭਗਤ ਜਨਾ ਕੈ ਮੁਹਿ ਡਿਠੈ ਜਗਤੁ ਤਰਿਆ ਸਭੁ ਲੋੜੀਐ ॥
ੴ

Har Kirapaa Thae Hoaa Har Bhagath Har Bhagath Janaa Kai Muhi Ddithai Jagath Thariaa Sabh
Lorreeai ||4||

By the Lord's Grace, one becomes the Lord's devotee; beholding the face of the Lord's humble devotee, the whole world is saved and carried across. ||4||

ਬਿਹਾਗੜਾ ਵਾਰ (ਮਃ ੪) ੪:੫ - ਗੁਰੂ ਗ੍ਰੰਥ ਸਾਹਿਬ : ਅੰਗ ੫੫੦ ਪੰ. ੮

Raag Bihaagrhaa Guru Amar Das

ਸਲੋਕ ਮਃ ੩ ॥

Salok Ma 3 ||

Shalok, Third Mehl:

ਬਿਹਾਗੜੇ ਕੀ ਵਾਰ: (ਮਃ ੩) ਗੁਰੂ ਗ੍ਰੰਥ ਸਾਹਿਬ ਅੰਗ ੫੫੦

ਸਾ ਰਸਨਾ ਜਲਿ ਜਾਉ ਜਿਨਿ ਹਰਿ ਕਾ ਸੁਆਉ ਨ ਪਾਇਆ ॥

Saa Rasanaa Jal Jaao Jin Har Kaa Suaao N Paaeiaa ||

Let that tongue, which has not tasted the Name of the Lord, be burnt.

ਬਿਹਾਗੜਾ ਵਾਰ (ਮਃ ੪) (੫) ਸ. (੩) ੧:੧ - ਗੁਰੂ ਗ੍ਰੰਥ ਸਾਹਿਬ : ਅੰਗ ੫੫੦ ਪੰ. ੯

Raag Bihaagrhaa Guru Amar Das

ਨਾਨਕ ਰਸਨਾ ਸਬਦਿ ਰਸਾਇ ਜਿਨਿ ਹਰਿ ਹਰਿ ਮੰਨਿ ਵਸਾਇਆ ॥੧॥

Naanak Rasanaa Sabadh Rasaae Jin Har Har Mann Vasaaeiaa ||1||

O Nanak, one whose mind is filled with the Name of the Lord, Har, Har - his tongue savors the Word of the Shabad. ||1||

ਬਿਹਾਗੜਾ ਵਾਰ (ਮਃ ੪) (੫) ਸ. (੩) ੧:੨ - ਗੁਰੂ ਗ੍ਰੰਥ ਸਾਹਿਬ : ਅੰਗ ੫੫੦ ਪੰ. ੧੦

Raag Bihaagrhaa Guru Amar Das

ਮਃ ੩ ॥

Ma 3 ||

Third Mehl:

ਬਿਹਾਗੜੇ ਕੀ ਵਾਰ: (ਮਃ ੩) ਗੁਰੂ ਗ੍ਰੰਥ ਸਾਹਿਬ ਅੰਗ ੫੫੦

ਸਾ ਰਸਨਾ ਜਲਿ ਜਾਉ ਜਿਨਿ ਹਰਿ ਕਾ ਨਾਉ ਵਿਸਾਰਿਆ ॥

Saa Rasanaa Jal Jaao Jin Har Kaa Naa Visaariaa ||

Let that tongue, which has forgotten the Name of the Lord, be burnt.

ਬਿਹਾਗੜਾ ਵਾਰ (ਮਃ ੮) (੫) ਸ. (੩) ੨:੧ - ਗੁਰੂ ਗ੍ਰੰਥ ਸਾਹਿਬ : ਅੰਗ ੫੫੦ ਪੰ. ੧੧

Raag Bihaagrhaa Guru Amar Das

ਨਾਨਕ ਗੁਰਮੁਖਿ ਰਸਨਾ ਹਰਿ ਜਪੈ ਹਰਿ ਕੈ ਨਾਇ ਪਿਆਰਿਆ ॥੨॥

Naanak Guramukh Rasanaa Har Japai Har Kai Naae Piaariaa ||2||

O Nanak, the tongue of the Gurmukh chants the Lord's Name, and loves the Name of the Lord. ||2||

ਬਿਹਾਗੜਾ ਵਾਰ (ਮਃ ੮) (੫) ਸ. (੩) ੨:੨ - ਗੁਰੂ ਗ੍ਰੰਥ ਸਾਹਿਬ : ਅੰਗ ੫੫੦ ਪੰ. ੧੧

Raag Bihaagrhaa Guru Amar Das

ਪਉੜੀ ॥

Pourree ||

Pauree:

ਬਿਹਾਗੜੇ ਕੀ ਵਾਰ: (ਮਃ ੮) ਗੁਰੂ ਗ੍ਰੰਥ ਸਾਹਿਬ ਅੰਗ ੫੫੦

ਹਰਿ ਆਪੇ ਠਾਕੁਰੁ ਸੇਵਕੁ ਭਗਤੁ ਹਰਿ ਆਪੇ ਕਰੇ ਕਰਾਏ ॥

Har Aapae Thaakur Saevak Bhagath Har Aapae Karae Karaaeae ||

The Lord Himself is the Master, the servant and the devotee; the Lord Himself is the Cause of causes.

ਬਿਹਾਗੜਾ ਵਾਰ (ਮਃ ੮) ੫:੧ - ਗੁਰੂ ਗ੍ਰੰਥ ਸਾਹਿਬ : ਅੰਗ ੫੫੦ ਪੰ. ੧੨

Raag Bihaagrhaa Guru Amar Das

ਹਰਿ ਆਪੇ ਵੇਖੈ ਵਿਗਸੈ ਆਪੇ ਜਿਤੁ ਭਾਵੈ ਤਿਤੁ ਲਾਏ ॥

Har Aapae Vaekhai Vigasai Aapae Jith Bhaavai Thith Laaeae ||

The Lord Himself beholds, and He Himself rejoices. As He wills, so does He enjoin us.

ਬਿਹਾਗੜਾ ਵਾ (ਮਃ ੮) ੫:੨ - ਗੁਰੂ ਗ੍ਰੰਥ ਸਾਹਿਬ : ਅੰਗ ੫੫੦ ਪੰ. ੧੨

Raag Bihaagrhaa Guru Amar Das

ਹਰਿ ਇਕਨਾ ਮਾਰਗਿ ਪਾਏ ਆਪੇ ਹਰਿ ਇਕਨਾ ਉਝੜਿ ਪਾਏ ॥

Har Eikanaa Maarag Paaeae Aapae Har Eikanaa Oujharr Paaeae ||

The Lord places some on the Path, and the Lord leads others into the wilderness.

ਬਿਹਾਗੜਾ ਵਾਰ (ਮਃ ੮) ੫:੩ - ਗੁਰੂ ਗ੍ਰੰਥ ਸਾਹਿਬ : ਅੰਗ ੫੫੦ ਪੰ. ੧੩

Raag Bihaagrhaa Guru Amar Das

ਹਰਿ ਸਚਾ ਸਾਹਿਬੁ ਸਚੁ ਤਪਾਵਸੁ ਕਰਿ ਵੇਖੈ ਚਲਤ ਸਬਾਏ ॥

Har Sachaa Saahib Sach Thapaavas Kar Vaekhai Chalath Sabaaeae ||

The Lord is the True Master; True is His justice. He arranges and beholds all His plays.

ਬਿਹਾਗੜਾ ਵਾਰ (ਮਃ ੮) ੫:੪ - ਗੁਰੂ ਗ੍ਰੰਥ ਸਾਹਿਬ : ਅੰਗ ੫੫੦ ਪੰ. ੧੩

Raag Bihaagrhaa Guru Amar Das

ਗੁਰ ਪਰਸਾਦਿ ਕਹੈ ਜਨੁ ਨਾਨਕੁ ਹਰਿ ਸਚੇ ਕੇ ਗੁਣ ਗਾਏ ॥੫॥

Gur Parasaadh Kehai Jan Naanak Har Sachae Kae Gun Gaaeae ||5||

By Guru's Grace, servant Nanak speaks and sings the Glorious Praises of the True Lord. ||5||

ਬਿਹਾਗੜਾ ਵਾਰ (ਮਃ ੪) ਪ:੫ - ਗੁਰੂ ਗ੍ਰੰਥ ਸਾਹਿਬ: ਅੰਗ ੫੫੦ ਪੰ. ੧੪

Raag Bihaagrhaa Guru Amar Das

ਸਲੋਕ ਮਃ ੩ ॥

Salok Ma 3 ||

Shalok, Third Mehl:

ਬਿਹਾਗੜੇ ਕੀ ਵਾਰ: (ਮਃ ੩) ਗੁਰੂ ਗ੍ਰੰਥ ਸਾਹਿਬ ਅੰਗ ੫੫੦

ਦਰਵੇਸੀ ਕੋ ਜਾਣਸੀ ਵਿਰਲਾ ਕੋ ਦਰਵੇਸੁ ॥

Dharavaesee Ko Jaanasee Viralaa Ko Dharavaes ||

How rare is the dervish, the Saintly renunciate, who understands renunciation.

ਬਿਹਾਗੜਾ ਵਾਰ (ਮਃ ੪) (੬) ਸ. (੩) ੧:੧ - ਗੁਰੂ ਗ੍ਰੰਥ ਸਾਹਿਬ: ਅੰਗ ੫੫੦ ਪੰ. ੧੫

Raag Bihaagrhaa Guru Amar Das

ਜੇ ਘਰਿ ਘਰਿ ਹੰਦੈ ਮੰਗਦਾ ਧਿਗੁ ਜੀਵਣੁ ਧਿਗੁ ਵੇਸੁ ॥

Jae Ghar Ghar Handtai Mangadhaa Dhhig Jeevan Dhhig Vaes ||

Cursed is the life, and cursed are the clothes, of one who wanders around, begging from door to door.

ਬਿਹਾਗੜਾ ਵਾਰ (ਮਃ ੪) (੬) ਸ. (੩) ੧:੨ - ਗੁਰੂ ਗ੍ਰੰਥ ਸਾਹਿਬ: ਅੰਗ ੫੫੦ ਪੰ. ੧੫

Raag Bihaagrhaa Guru Amar Das

ਜੇ ਆਸਾ ਅੰਦੇਸਾ ਤਜਿ ਰਹੈ ਗੁਰਮੁਖਿ ਭਿਖਿਆ ਨਾਉ ॥

Jae Aasaa Andhaesaa Thaj Rehai Guramukh Bhikhiaa Nao ||

But, if he abandons hope and anxiety, and as Gurmukh receives the Name as his charity,

ਬਿਹਾਗੜਾ ਵਾਰ (ਮਃ ੪) (੬) ਸ. (੩) ੧:੩ - ਗੁਰੂ ਗ੍ਰੰਥ ਸਾਹਿਬ: ਅੰਗ ੫੫੦ ਪੰ. ੧੬

Raag Bihaagrhaa Guru Amar Das

ਤਿਸ ਕੇ ਚਰਨ ਪਖਾਲੀਅਹਿ ਨਾਨਕ ਹਉ ਬਲਿਹਾਰੈ ਜਾਉ ॥੧॥

This Kae Charan Pakhaaleehi Naanak Ho Balihaarai Jaao ||1||

Then Nanak washes his feet, and is a sacrifice to him. ||1||

ਬਿਹਾਗੜਾ ਵਾਰ (ਮਃ ੪) (੬) ਸ. (੩) ੧:੪ - ਗੁਰੂ ਗ੍ਰੰਥ ਸਾਹਿਬ: ਅੰਗ ੫੫੦ ਪੰ. ੧੬

Raag Bihaagrhaa Guru Amar Das

ਮਃ ੩ ॥

Ma 3 ||

Third Mehl:

ਬਿਹਾਗੜੇ ਕੀ ਵਾਰ: (ਮਃ ੩) ਗੁਰੂ ਗ੍ਰੰਥ ਸਾਹਿਬ ਅੰਗ ੫੫੦

ਨਾਨਕ ਤਰਵਰੁ ਏਕੁ ਫਲੁ ਦੁਇ ਪੰਖੇਰੁ ਆਹਿ ॥

Naanak Tharavar Eak Fal Dhue Pankhaeroo Aahi ||

O Nanak, the tree has one fruit, but two birds are perched upon it.

ਬਿਹਾਗੜਾ ਵਾਰ (ਮਃ ੪) (੬) ਸ. (੩) ੨:੧ - ਗੁਰੂ ਗ੍ਰੰਥ ਸਾਹਿਬ : ਅੰਗ ੫੫੦ ਪੰ. ੧੭

Raag Bihaagrhaa Guru Amar Das

ਆਵਤ ਜਾਤ ਨ ਦੀਸਹੀ ਨਾ ਪਰ ਪੰਖੀ ਤਾਹਿ ॥

Aavath Jaath N Dheesehee Naa Par Pankhee Thaahi ||

They are not seen coming or going; these birds have no wings.

ਬਿਹਾਗੜਾ ਵਾਰ (ਮਃ ੪) (੬) ਸ. (੩) ੨:੨ - ਗੁਰੂ ਗ੍ਰੰਥ ਸਾਹਿਬ : ਅੰਗ ੫੫੦ ਪੰ. ੧੭

Raag Bihaagrhaa Guru Amar Das

ਬਹੁ ਰੰਗੀ ਰਸ ਭੋਗਿਆ ਸਬਦਿ ਰਹੈ ਨਿਰਬਾਣੁ ॥

Bahu Rangee Ras Bhogiaa Sabadh Rehai Nirabaan ||

One enjoys so many pleasures, while the other, through the Word of the Shabad, remains in Nirvaanaa.

ਬਿਹਾਗੜਾ ਵਾਰ (ਮਃ ੪) (੬) ਸ. (੩) ੨:੩ - ਗੁਰੂ ਗ੍ਰੰਥ ਸਾਹਿਬ : ਅੰਗ ੫੫੦ ਪੰ. ੧੮

Raag Bihaagrhaa Guru Amar Das

ਹਰਿ ਰਸਿ ਫਲਿ ਰਾਤੇ ਨਾਨਕਾ ਕਰਮਿ ਸਚਾ ਨੀਸਾਣੁ ॥੨॥

Har Ras Fal Raathae Naanakaa Karam Sachaa Neesaan ||2||

Imbued with the subtle essence of the fruit of the Lord's Name, O Nanak, the soul bears the True Insignia of God's Grace. ||2||

ਬਿਹਾਗੜਾ ਵਾਰ (ਮਃ ੪) (੬) ਸ. (੩) ੨:੪ - ਗੁਰੂ ਗ੍ਰੰਥ ਸਾਹਿਬ : ਅੰਗ ੫੫੦ ਪੰ. ੧੮

Raag Bihaagrhaa Guru Amar Das

ਪਉੜੀ ॥

Pourree ||

Pauree:

ਬਿਹਾਗੜੇ ਕੀ ਵਾਰ: (ਮਃ ੪) ਗੁਰੂ ਗ੍ਰੰਥ ਸਾਹਿਬ ਅੰਗ ੫੫੦

ਆਪੇ ਧਰਤੀ ਆਪੇ ਹੈ ਰਾਹਕੁ ਆਪਿ ਜੰਮਾਇ ਪੀਸਾਵੈ ॥

Aapae Dhharathee Aapae Hai Raahak Aap Janmaae Peesaavai ||

He Himself is the field, and He Himself is the farmer. He Himself grows and grinds the corn.

ਬਿਹਾਗੜਾ ਵਾਰ (ਮਃ ੪) ੬:੧ - ਗੁਰੂ ਗ੍ਰੰਥ ਸਾਹਿਬ : ਅੰਗ ੫੫੦ ਪੰ. ੧੯

Raag Bihaagrhaa Guru Amar Das

ਆਪਿ ਪਕਾਵੈ ਆਪਿ ਭਾਂਡੇ ਦੇਇ ਪਰੋਸੈ ਆਪੇ ਹੀ ਬਹਿ ਖਾਵੈ ॥

Aap Pakaavai Aap Bhaanddae Dhaee Parosai Aapae Hee Behi Khaavai ||

He Himself cooks it, He Himself puts the food in the dishes, and He Himself sits down to eat.

ਬਿਹਾਗੜਾ ਵਾਰ (ਮਃ ੪) ੬:੨ - ਗੁਰੂ ਗ੍ਰੰਥ ਸਾਹਿਬ : ਅੰਗ ੫੫੦ ਪੰ. ੧੯

Raag Bihaagrhaa Guru Amar Das

ਆਪੇ ਜਲੁ ਆਪੇ ਦੇ ਛਿੰਗਾ ਆਪੇ ਚੁਲੀ ਭਰਾਵੈ ॥

Aapae Jal Aapae Dhae Shhingaa Aapae Chulee Bharaavai ॥

He Himself is the water, He Himself gives the tooth-pick, and He Himself offers the mouthwash.

ਬਿਹਾਗੜਾ ਵਾਰ (ਮਃ ੪) ਈ:੩ - ਗੁਰੂ ਗ੍ਰੰਥ ਸਾਹਿਬ: ਅੰਗ ੫੫੧ ਪੰ. ੧

Raag Bihaagrhaa Guru Amar Das